

ਧਨਾਸਰੀ ਮਹਲਾ ੫ ॥

Dhanaasree mehlaa 5.
Dhanaasaree, Fifth Mehl:

ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥

deen darad nivaar thaakur raakhai jan kee aap.
The Lord and Master destroys the pain of the poor; He preserves and protects the honor of His servants.

ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥

taran taaran har niDh dookh na sakai bi-aap. ||1||
The Lord is the ship to carry us across; He is the treasure of virtue - pain cannot touch Him. ||1||

ਸਾਧੂ ਸੰਗਿ ਭਜਹੁ ਗੁਪਾਲ ॥

saaDhoo sang bhajahu gupaal.
In the Saadh Sangat, the Company of the Holy, meditate, vibrate upon the Lord of the world.

ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥

aan sanjam kichh na soojhai ih jatan kaat kal kaal. rahaa-o.
I cannot think of any other way; make this effort, and make it in this Dark Age of Kali Yuga. ||Pause||

ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥

aad ant da-i-aal pooran tis binaa nahee ko-ay.
In the beginning, and in the end, there is none other than the perfect, merciful Lord.

ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥

janam maran nivaar har jap simar su-aamee so-ay. ||2||
The cycle of birth and death is ended, chanting the Lord's Name, and remembering the Lord Master in meditation. ||2||

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥

bayd simrit kathai saasat bhagat karahi beechaar.
The Vedas, the Simritees, the Shaastras and the Lord's devotees contemplate Him;

ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥

mukat paa-ee-ai saadhsangat binas jaa-ay anDhaar. ||3||
liberation is attained in the Saadh Sangat, the Company of the Holy, and the darkness of ignorance is dispelled. ||3||

ਚਰਨ ਕਮਲ ਅਧਾਰੁ ਜਨ ਕਾ ਰਾਸਿ ਪੁੰਜੀ ਏਕ ॥

charan kamal aDhaar jan kaa raas poonjee ayk.
The lotus feet of the Lord are the support of His humble servants. They are his only capital and investment.

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

taan maan deebaan saachaa naanak kee parabh tayk.
||4||2||20||

The True Lord is Nanak's strength, honor and support; He alone is his protection. ||4||2||20||